

੨. ਸੰਤ ਰਾਮ ਉਦਾਸੀ

ਸੰਤ ਰਾਮ ਉਦਾਸੀ, ਪੰਜਾਬੀ ਦੀ ਇਨਕਲਾਬੀ ਕਵਿਤਾ 'ਚ ਵਿਸ਼ੇਸ਼ ਨਾਂ ਹੈ। ਉਸ ਦੀ ਕਵਿਤਾ ਕਿਰਤੀ ਲੋਕਾਂ ਦੀ ਲੁੱਟ-ਖਸੁੱਟ, ਦਮਨ, ਤੰਗੀਆਂ-ਤੁਰਸ਼ੀਆਂ, ਅੰਕੜਾਂ ਆਦਿ ਉਪਰ ਵਿਸ਼ੇਸ਼ ਚਾਨਣਾ ਪਾਉਂਦੀ ਹੈ। ਉਸ ਦੀਆਂ ਕਵਿਤਾਵਾਂ ਸਮਾਜ ਦੀ ਕਾਣੀ ਵੰਡ 'ਤੇ ਤਿੱਖਾ ਵਿਅੰਗ ਕਰਦੀਆਂ ਹੋਈਆਂ ਲੋਕਾਂ ਨੂੰ ਸੰਘਰਸ਼ ਲਈ ਪ੍ਰੇਰਿਤ ਕਰਦੀਆਂ ਹਨ।

ਸੰਤ ਰਾਮ ਉਦਾਸੀ ਦਾ ਜਨਮ 20 ਅਪ੍ਰੈਲ 1939 ਨੂੰ ਦਲਿਤ ਪਰਿਵਾਰ ਵਿੱਚ ਹੋਇਆ। ਉਸ ਨੇ ਤੰਗੀਆਂ-ਤੁਰਸ਼ੀਆਂ ਵਿੱਚ ਪੜ੍ਹਾਈ ਜਾਰੀ ਕਰਨ ਦੀ ਕੋਸ਼ਿਸ਼ ਕੀਤੀ। ਉਸ ਨੇ ਹੇਠ ਇਨਕਲਾਬੀ ਗਤੀਵਿਧੀ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ। ਐਮਰਜੈਂਸੀ ਸਮੇਂ ਉਸ ਦੀ ਸਟੇਜਾਂ ਤੇ ਪੂਰੀ ਚੜ੍ਹਤ ਸੀ। ਕ੍ਰਾਂਤੀਕਾਰੀ ਰੁਚੀਆਂ ਕਰਕੇ ਉਸ ਨੇ ਤੱਸ਼ਦਦ ਵੀ ਸਹਿਣ ਕੀਤੇ ਤੇ ਜੇਲ੍ਹ ਵੀ ਗਿਆ। ਉਸ ਨੇ ਵਿਗਿਆਨਕ ਨਜ਼ਰੀਏ ਤੋਂ ਭਾਰਤੀ ਸਮਾਜ ਨੂੰ ਸਮਝਣ ਦਾ ਯਤਨ ਕੀਤਾ। ਕਮਿਊਨਿਸਟ ਵਿਚਾਰਧਾਰਾ ਨਾਲ ਜੁੜੇ ਸਰੋਕਾਰ ਵੀ ਉਸ ਦੇ ਰਚਨਾ ਸੰਸਾਰ ਦਾ ਹਿੱਸਾ ਬਣਦੇ ਹਨ। 6 ਨਵੰਬਰ 1966 ਨੂੰ ਉਹ ਆਪਣੇ ਕਾਵਿ ਪ੍ਰੇਮੀਆਂ ਨੂੰ ਉਦਾਸ ਕਰ ਸਾਥੋਂ ਸਦਾ ਲਈ ਵਿਛੜ ਗਿਆ।

ਉਸ ਦੇ ਇਨਕਲਾਬੀ ਕਾਵਿ ਦੀ ਸਭ ਤੋਂ ਵੱਡੀ ਖੂਬੀ ਇਹ ਹੈ ਕਿ ਉਸ ਦੇ ਗੀਤ ਸਾਧਾਰਨ ਤੁਕਬੰਦੀ ਤੋਂ ਉਪਰ ਉਠ ਕੇ ਲੋਕ ਮਾਨਸਿਕਤਾ ਦੀ ਤਰਜ਼ਮਾਨੀ ਕਰਦੇ ਹਨ। ਲੋਕ ਮਾਨਸਿਕਤਾ 'ਚ ਚਿਤਰੇ ਬਿੰਬ, ਅਲੰਕਾਰ, ਲੋਕ ਮੁਹਾਵਰੇ ਉਸਦੀ ਕਾਵਿ ਰਚਨਾ ਨੂੰ ਨਿਖਾਰਦੇ ਹਨ। ਉਸ ਦੀ ਜਮਾਤੀ ਚੇਤਨਾ ਦਾ ਸਹੀ ਪ੍ਰਮਾਣ ਇਹ ਹੈ ਕਿ ਉਸ ਨੇ ਸਟੇਟ ਦੇ ਸੰਕਲਪ ਨੂੰ ਲੈਨਿਨ ਦੇ ਸਿਧਾਤਾਂ ਅਨੁਕੂਲ ਸਮਝਣ ਦਾ ਯਤਨ ਕੀਤਾ। ਉਸ ਦੀਆਂ ਕ੍ਰਾਂਤੀਕਾਰੀ ਰਚਨਾਵਾਂ ਅੱਜ ਵੀ ਮਕਬੂਲ ਹਨ।

ਚੂੜੀਆਂ ਦਾ ਹੋਕਾ

ਸਾਡੀ ਬੀਹੀ ਵਿਚ ਚੂੜੀਆਂ ਦਾ ਹੋਕਾ,
ਦੇਈਂ ਨਾ ਵੀਰਾ ਵਣਜਾਰਿਆ।
ਸਾਡੇ ਪਿੰਡਾ 'ਚ ਤਾਂ ਸਾਉਣ 'ਚ ਵੀ ਸੋਕਾ,
ਸੋਕਾ- ਵੇ ਵੀਰਾ ਵਣਜਾਰਿਆ।

ਦਿਹਲੀਆਂ 'ਚ ਬੈਠੀ ਮੇਰੇ ਵੀਰ ਦੀ ਮਕਾਣ ਵੇ।
ਆਈਆਂ ਕੁੜਮੱਤਾਂ ਮੇਰੀ ਭਾਬੀ ਨੂੰ ਵਰਾਣ ਵੇ।
ਜੀਹਦੇ ਚਾਵਾਂ ਦਾ ਵੇ ਹੋ ਗਿਆ ਈ ਟੋਕਾ।
ਟੋਕਾ- ਵੇ ਵੀਰਾ ਵਣਜਾਰਿਆ

ਤੀਆਂ ਦਾ ਤਿਉਹਾਰ ਭਾਈਆਂ ਸਿਰ 'ਤੇ ਮਨਾਈਦਾ।
ਐਵੇਂ ਸਾਥੋਂ ਵੰਗਾਂ ਕੌਲੋਂ ਗੁੱਟ ਨੀਂ ਭਨਾਈਦਾ।
ਤੂੰ ਕੀ ਜਾਣਦਾ ਏਂ ਭਲਿਆ ਵੇ ਲੋਕਾ।
ਲੋਕਾ- ਵੇ ਵੀਰਾ ਵਣਜਾਰਿਆ

ਰਾਠਾਂ ਦੀ ਨੂੰਹ ਰੋਜ਼ ਰੱਤਾ ਚੂੜਾ ਛਣਕਾ ਕੇ ਵੇ।
ਜਾਣ ਜਾਣ ਲੰਘੇ ਸਾਡੀ ਬੀਹੀ ਨੂੰ ਚਿੜਾ ਕੇ ਵੇ।
ਲੱਖੇ ਉਹਦਾ ਵੀ ਸੁਹਾਗ ਦਾ ਵੇ ਕੋਕਾ।
ਕੋਕਾ- ਵੇ ਵੀਰਾ ਵਣਜਾਰਿਆ

ਫੇਰ ਸਾਡੇ ਪਿੰਡਾਂ 'ਚੋਂ ਨਿਰਾਸ਼ਾ ਨਾ ਤੂੰ ਜਾਏਂਗਾ।

ਚੂੜੀਆਂ ਦੇ ਨਾਲ ਜਦੋਂ ਚਾਕੂ ਵੀ ਲਿਆਏਂਗਾ ।

ਅਸੀਂ ਪਾੜਨਾ ਕਾਨੂੰਨ ਦਾ ਵੇਖਾ ।

ਖੋਖਾ- ਵੇਖਾ ਵਣਜਾਰਿਆ ।

(ਵਣਜਾਰਾ- ਵੰਗਾਂ ਵੇਚਣ ਵਾਲਾ, ਵਪਾਰੀ। ਕੁੜਮੱਤ- ਕੁੜਮਾਂਚਾਰੀ ਸਾਕ, ਟੋਕਾ- ਕੁਤਰਾ, ਗਠਾਂ- ਅਮੀਰਾਂ)

ਸੀਰੀ ਤੇ ਜੱਟ ਦੀ ਸਾਂਝੀ ਵਿਚਿਆ ਦੇ ਨਾਂ.....

ਗਲ ਲੱਗ ਕੇ ਸੀਰੀ ਦੇ ਜੱਟ ਰੋਵੇ,

ਬੋਹਲ੍ਹਾਂ ਵਿਚੋਂ ਨੀਰ ਵਗਿਆ ।

ਲਿਆ ਤੰਗਲੀ ਨਸੀਬਾਂ ਨੂੰ ਫਰੋਲੀਏ,

ਤੂੜੀ ਵਿਚੋਂ ਪੁੱਤ 'ਜੱਗਿਆ' ।

ਸਾਡੇ ਪਿੜ ਵਿਚ ਤੇਰੇ ਗਲ ਚੀਬੜੇ ਨੀ,

ਮੇਰੀਏ ਜੁਆਨ ਕਣਕੇ ।

ਕੱਲ੍ਹ ਸ਼ਾਹਾਂ ਦੇ ਗੁਦਾਮਾਂ ਵਿਚੋਂ ਨਿਕਲੇ,

ਤੂੰ ਸੋਨੇ ਦਾ ਪਟੋਲਾ ਬਣ ਕੇ ।

ਤੂੰ ਭੀ ਬਣ ਗਿਆ ਗਮਾਂ ਦਾ ਗੁਮੰਤਰੀ,

ਓ। ਮੇਰੇ ਬੇ-ਜੁਬਾਨ ਢੱਗਿਆ ।

ਗਲ ਲੱਗ ਕੇ

ਸਾਡਾ ਘੁੱਟੀ ਘੁੱਟੀ ਖੂਨ ਤੇਲ ਪੀ ਗਿਆ,

ਤੇ ਖਾਦ ਖਾ ਗੀ ਹੱਡ ਖਾਰ ਕੇ ।

ਬੋਲੇ ਬੈਂਕ ਦੀ ਤਕਾਵੀ ਬਹੀ ਅੰਦਰੋਂ,

ਬੋਹਲ ਨੂੰ ਖੰਗੂਰਾ ਮਾਰ ਕੇ ।

ਸਾਨੂੰ ਬਿਜਲੀ ਝੰਜੜਾ ਏਨਾ ਮਾਰਿਆ,

ਕਿ ਸੱਧਰਾਂ ਨੂੰ ਲਾਂਘ ਲੱਗਿਆ ।

ਗਲ ਲੱਗ ਕੇ
.

ਧੀਏ ਕਿਹੜੇ ਨੀ ਭੜੋਲੇ ਵਿਚ ਡੱਕ ਲਾਂ,

ਮੈਂ ਤੇਰੀਆਂ ਜੁਆਨ ਸੱਧਰਾਂ ।

ਵੱਡ ਖਾਣੀਆਂ ਸੱਸਾਂ ਦਾ ਰੂਪ ਧਾਰਿਆ,

ਹੈ ਸਾਡੀਆਂ ਸਮਾਜੀ ਕਦਰਾਂ ।

ਧੀਏ ਕਿਹੜੇ ਨਜ਼ੂਮੀਆਂ ਨੂੰ ਪੁੱਛ ਲਾਂ,

ਕਿਉਂ ਚੰਨ ਨੂੰ ਸਰਾਪ ਲੱਗਿਆ ?

ਗਲ ਲੱਗ ਕੇ
.

ਸੁੱਕੇ ਜਾਣ ਨਾ ਬੋਹਲ੍ਹਾਂ ਦਾ ਮਾਰ ਮਗਰਾ,

ਜੋ ਮਾਰਦੇ ਨੇ ਜਾਂਦੇ ਚਾਂਗਰਾਂ ।

ਅੱਜ ਝੱਖੜਾਂ ਨੇ ਤੂੜੀ ਨੂੰ ਬਖੇਰਿਆ,

ਹੈ ਖੇਤਾਂ 'ਚ ਬਰੂਦ ਵਾਂਗਰਾਂ ।

ਹੁਣ ਸਾਡਿਆਂ ਹੀ ਹੱਥਾਂ ਨੇ ਹੈ ਚੋਵਣਾਂ,

ਜੋ ਮਿਹਨਤਾਂ ਨੂੰ ਮਾਖੋਂ ਲੱਗਿਆ ।

ਗਲ ਲੱਗ ਕੇ
.

(ਚੀਖੜੇ- ਪਾਟੇ ਹੋਏ ਕੱਪੜੇ, ਗੁਮੰਤਰੀ- ਗਾਊਣ ਵਾਲਾ, ਤਕਾਵੀ- ਕਿਸ਼ਤ, ਭੜੋਲਾ- ਦਾਣੇ ਰੱਖਣ ਵਾਲੀ ਮਿੱਟੀ ਦੀ ਕੋਠੀ, ਨਜ਼ੂਮੀ- ਭਵਿੱਖ ਦੱਸਣ ਵਾਲਾ, ਸਰਾਪ- ਬਦਦੂਆ)

ਅਭਿਆਸ ਪ੍ਰਸ਼ਨ

1. ਹੇਠ ਲਿਖੇ ਕਾਵਿ ਬੰਦਾਂ ਦੀ ਪ੍ਰਸੰਗ ਸਹਿਤ ਵਿਆਖਿਆ ਕਰੋ ।

(ਉ) ਫੇਰ ਸਾਡੇ ਪਿੰਡਾਂ ਚੋਂ ਨਿਰਾਸ਼ਾ ਨਾ ਤੂੰ ਜਾਏਂਗਾ ।

ਚੂੜੀਆਂ ਦੇ ਨਾਲ ਜਦੋਂ ਚਾਕੂ ਵੀ ਲਿਆਏਂਗਾ ।

ਅਸੀਂ ਪਾੜਨਾ ਕਾਨੂੰਨ ਦਾ ਵੇ ਖੋਖਾ ।

ਖੋਖਾ- ਵੇ ਵੀਰਾ ਵਣਜਾਰਿਆ ।

(ਅ) ਸਾਡਾ ਘੁੱਟੀ ਘੁੱਟੀ ਖੂਨ ਤੇਲ ਪੀ ਗਿਆ,

ਤੇ ਖਾਦ ਖਾ ਗੀ ਹੱਡ ਖਾਰ ਕੇ ।

ਬੋਲੇ ਬੈਂਕ ਦੀ ਤਕਾਵੀ ਬਹੀ ਅੰਦਰੋਂ,

ਬੋਹਲ ਨੂੰ ਖੰਗੂਰਾ ਮਾਰ ਕੇ ।

ਸਾਨੂੰ ਬਿਜਲੀ ਝੰਜੜਾ ਏਨਾ ਮਾਰਿਆ,

ਕਿ ਸੱਧਰਾਂ ਨੂੰ ਲਾਂਘੂ ਲੱਗਿਆ ।

ਗਲ ਲੱਗ ਕੇ

2. ‘ਚੂੜੀਆਂ ਦਾ ਹੋਕਾ’ ਕਵਿਤਾ ਕਿਹੜੇ ਵਿਚਾਰਾਂ ਦੀ ਪ੍ਰਤੀਨਿਧਤਾ ਕਰਦੀ ਹੈ ?

3. ‘ਵੱਛ ਖਾਣੀਆਂ ਸੱਸਾਂ ਦਾ ਰੂਪ ਧਾਰਿਆ ਹੈ, ਸਾਡੀਆਂ ਸਮਾਜੀ ਕਦਰਾਂ’ ਤੁਕ ਕਿਸ ਪ੍ਰਸੰਗ ਵਿੱਚ ਆਈ ਹੈ ਤੇ ਕਿਉਂ ?

4. ‘ਸੀਰੀ ਤੇ ਜੱਟ ਦੀ ਸਾਂਝੀ ਵਿਥਿਆ ਦੇ ਨਾਂ’ ਗੀਤ ਦਾ ਸਾਰ ਆਪਣੇ ਸ਼ਬਦਾਂ ਵਿੱਚ ਲਿਖੋ ।